

ਗਉੜੀ ਮਹਲਾ ੫ ॥

Gauree, Fifth Mehl:

ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥

Listen, O my companions: let's join together and make the effort, to surrender to our Husband Lord.

ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥

Renouncing our pride, let's charm Him with the potion of devotional worship, and the mantra of the Holy Saints.

ਸਖੀ ਵਸਿ ਆਇਆ ਫਿਰਿ ਛੇਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥

O my companions, when He comes under our power, He shall never leave us again. This is the good nature of the Lord God.

ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥

O Nanak, God dispels the fear of old age, death and hell; He purifies His beings. ||1||

ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥

Listen, O my companions, to my sincere prayer: let's make this firm resolve.

ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥

In the peaceful poise of intuitive bliss, violence will be gone, as we sing the Glorious Praises of the Lord of the Universe.

ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥

Our pains and troubles shall be eradicated, and our doubts shall be dispelled; we will receive the fruits of our minds' desires.

ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥

O Nanak, meditate on the Naam, the Name of the Supreme Lord God, the Perfect, Transcendent Lord. ||2||

ਸਖੀ ਇਛੁ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥

O my companions, I yearn for Him continually; I invoke His Blessings, and pray that God may fulfill my hopes.

ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥

I thirst for His Feet, and I long for the Blessed Vision of His Darshan; I look for Him everywhere.

ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥

I search for traces of the Lord in the Society of the Saints; they will unite me with the All-powerful Primal Lord God.

ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥

O Nanak, those humble, noble beings who meet the Lord, the Giver of peace, are very blessed, O my mother. ||3||

ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥

O my companions, now I dwell with my Beloved Husband; my mind and body are attuned to the Lord.

ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥

Listen, O my companions: now I sleep well, since I found my Husband Lord.

ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥

My doubts have been dispelled, and I have found intuitive peace and tranquility through my Lord and Master. I have been enlightened, and my heart-lotus has blossomed forth.

ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥

I have obtained God, the Inner-knower, the Searcher of hearts, as my Husband; O Nanak, my marriage shall last forever. ||4||4||2||5||11||